

ਰਾਗੁ ਬਿਲਾਵਲੁ ਮਹਲਾ ੫ ਅਸਟਪਦੀ ਘਰੁ ੧੨  
Raag Bilaaval, Fifth Mehl, Ashtapadees, Twelfth House:

ੴ ਸਤਿਗੁਰ ਪ੍ਰਸਾਦਿ ॥  
One Universal Creator God. By The Grace Of The True Guru:

ਉਪਮਾ ਜਾਤ ਨ ਕਹੀ ਮੇਰੇ ਪ੍ਰਭ ਕੀ ਉਪਮਾ ਜਾਤ ਨ ਕਹੀ ॥  
I cannot express the Praises of my God; I cannot express His Praises.

ਤਜਿ ਆਨ ਸਰਣਿ ਗਹੀ ॥੧॥ ਰਹਾਉ ॥  
I have abandoned all others, seeking His Sanctuary. ||1||Pause||

ਪ੍ਰਭ ਚਰਨ ਕਮਲ ਅਪਾਰ ॥  
God's Lotus Feet are Infinite.

ਹਉ ਜਾਉ ਸਦ ਬਲਿਹਾਰ ॥  
I am forever a sacrifice to Them.

ਮਨਿ ਪ੍ਰੀਤਿ ਲਾਗੀ ਤਾਹਿ ॥  
My mind is in love with Them.

ਤਜਿ ਆਨ ਕਤਹਿ ਨ ਜਾਹਿ ॥੧॥  
If I were to abandon Them, there is nowhere else I could go. ||1||

ਹਰਿ ਨਾਮ ਰਸਨਾ ਕਹਨ ॥  
I chant the Lord's Name with my tongue.

ਮਲ ਪਾਪ ਕਲਮਲ ਦਹਨ ॥  
The filth of my sins and evil mistakes is burnt off.

ਚੜਿ ਨਾਵ ਸੰਤ ਉਧਾਰਿ ॥  
Climbing aboard the Boat of the Saints, I am emancipated.

ਭੈ ਤਰੇ ਸਾਗਰ ਪਾਰਿ ॥੨॥  
I have been carried across the terrifying world-ocean. ||2||

ਮਨਿ ਡੋਰਿ ਪ੍ਰੇਮ ਪਰੀਤਿ ॥  
My mind is tied to the Lord with the string of love and devotion.

ਇਹ ਸੰਤ ਨਿਰਮਲ ਰੀਤਿ ॥

This is the Immaculate Way of the Saints.

ਤਜਿ ਗਏ ਪਾਪ ਬਿਕਾਰ ॥

They forsake sin and corruption.

ਹਰਿ ਮਿਲੇ ਪ੍ਰਭ ਨਿਰੰਕਾਰ ॥੩॥

They meet the Formless Lord God. ||3||

ਪ੍ਰਭ ਪੇਖੀਐ ਬਿਸਮਾਦ ॥

Gazing upon God, I am wonderstruck.

ਚਖਿ ਅਨਦ ਪੂਰਨ ਸਾਦ ॥

I taste the Perfect Flavor of Bliss.

ਨਹ ਡੋਲੀਐ ਇਤ ਉਤ ॥

I do not waver or wander here or there.

ਪ੍ਰਭ ਬਸੇ ਹਰਿ ਹਰਿ ਚੀਤ ॥੪॥

The Lord God, Har, Har, dwells within my consciousness. ||4||

ਤਿਨ੍ ਨਾਹਿ ਨਰਕ ਨਿਵਾਸੁ ॥ ਨਿਤ ਸਿਮਰਿ ਪ੍ਰਭ ਗੁਣਤਾਸੁ ॥

Those who constantly remember God, the treasure of virtue, will never go to hell.

ਤੇ ਜਮੁ ਨ ਪੇਖਹਿ ਨੈਨ ॥ ਸੁਨਿ ਮੋਹੇ ਅਨਹਤ ਬੈਨ ॥੫॥

Those who listen, fascinated, to the Unstruck Sound-Current of the Word, will never have to see the Messenger of Death with their eyes. ||5||

ਹਰਿ ਸਰਣਿ ਸੂਰ ਗੁਪਾਲ ॥

I seek the Sanctuary of the Lord, the Heroic Lord of the World.

ਪ੍ਰਭ ਭਗਤ ਵਸਿ ਦਇਆਲ ॥

The Merciful Lord God is under the power of His devotees.

ਹਰਿ ਨਿਗਮ ਲਹਿ ਨ ਭੇਵ ॥

The Vedas do not know the Mystery of the Lord.

ਨਿਤ ਕਰਹਿ ਮੁਨਿ ਜਨ ਸੇਵ ॥੬॥

The silent sages constantly serve Him. ||6||

ਦੁਖ ਦੀਨ ਦਰਦ ਨਿਵਾਰ ॥

He is the Destroyer of the pains and sorrows of the poor.

ਜਾ ਕੀ ਮਹਾ ਬਿਖੜੀ ਕਾਰ ॥

It is so very difficult to serve Him.

ਤਾ ਕੀ ਮਿਤਿ ਨ ਜਾਨੈ ਕੋਇ ॥

No one knows His limits.

ਜਲਿ ਥਲਿ ਮਹੀਅਲਿ ਸੋਇ ॥੭॥

He is pervading the water, the land and the sky. ||7||

ਕਰਿ ਬੰਦਨਾ ਲਖ ਬਾਰ ॥

Hundreds of thousands of times, I humbly bow to Him.

ਥਕਿ ਪਰਿਓ ਪ੍ਰਭ ਦਰਬਾਰ ॥

I have grown weary, and I have collapsed at God's Door.

ਪ੍ਰਭ ਕਰਹੁ ਸਾਧੂ ਧੂਰਿ ॥

O God, make me the dust of the feet of the Holy.

ਨਾਨਕ ਮਨਸਾ ਪੂਰਿ ॥੮॥੧॥

Please fulfill this, Nanak's wish. ||8||1||